

ਗਉੜੀ ਭੀ ਸੋਰਠਿ ਭੀ ॥

Gauree And Also Sorat'h:

ਰੇ ਜੀਅ ਨਿਲਜ ਲਾਜ ਤੋਹਿ ਨਾਹੀ ॥

O shameless being, don't you feel ashamed?

ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥

You have forsaken the Lord - now where will you go? Unto whom will you turn? ||1||Pause||

ਜਾ ਕੋ ਠਾਕੁਰੁ ਉਚਾ ਹੋਈ ॥

One whose Lord and Master is the highest and most exalted

ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥

- it is not proper for him to go to the house of another. ||1||

ਸੋ ਸਾਹਿਬੁ ਰਹਿਆ ਭਰਪੂਰਿ ॥

That Lord and Master is pervading everywhere.

ਸਦਾ ਸੰਗਿ ਨਾਹੀ ਹਰਿ ਦੂਰਿ ॥੨॥

The Lord is always with us; He is never far away. ||2||

ਕਵਲਾ ਚਰਨ ਸਰਨ ਹੈ ਜਾ ਕੇ ॥

Even Maya takes to the Sanctuary of His Lotus Feet.

ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥

Tell me, what is there which is not in His home? ||3||

ਸਭੁ ਕੋਉ ਕਹੈ ਜਾਸੁ ਕੀ ਬਾਤਾ ॥

Everyone speaks of Him; He is All-powerful.

ਸੋ ਸੰਮੁਥੁ ਨਿਜ ਪਤਿ ਹੈ ਦਾਤਾ ॥੪॥

He is His Own Master; He is the Giver. ||4||

ਕਹੈ ਕਬੀਰੁ ਪੂਰਨ ਜਗ ਸੋਈ ॥

Says Kabeer, he alone is perfect in this world,

ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥

in whose heart there is none other than the Lord. ||5||38||